

ਗਉੜੀ ਮਹਲਾ ੫ ॥

Gauree, Fifth Mehl:

ਰਾਖੁ ਪਿਤਾ ਪ੍ਰਭ ਮੇਰੇ ॥

Save me, O My Father God.

ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥

I am worthless and without virtue; all virtues are Yours. ||1||Pause||

ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥

The five vicious thieves are assaulting my poor being; save me, O Savior Lord!

ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥

They are tormenting and torturing me. I have come, seeking Your Sanctuary. ||1||

ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥

Trying all sorts of things, I have grown weary, but still, they will not leave me alone.

ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥

But I have heard that they can be rooted out, in the Saadh Sangat, the Company of the Holy; and so I seek their Shelter. ||2||

ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥

In their Mercy, the Saints have met me, and from them, I have obtained satisfaction.

ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥

The Saints have given me the Mantra of the Fearless Lord, and now I practice the Word of the Guru's Shabad. ||3||

ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥

I have now conquered those terrible evil-doers, and my speech is now sweet and sublime.

ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥

Says Nanak, the Divine Light has dawned within my mind; I have obtained the state of Nirvaanaa. ||4||4||125||